

ਬਾ-ਅਦਾਲਤ ਅਰੀਨਾ ਦੁੱਗਲ, ਪੀ.ਸੀ.ਐਸ., ਭੌ ਪ੍ਰਾਪਤੀ ਕੂਲੈਕਟਰ,  
ਸ਼ਹਿਰੀ ਵਿਕਾਸ ਵਿਭਾਗ, ਪੁੱਡਾ ਭਵਨ, ਐਸ.ਏ.ਐਸ ਨਗਰ।

ਅਵਾਰਡ ਨੰ: 567

ਮਿਤੀ: 12/04/18

ਪੰਜਾਬ ਸਰਕਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਨੰ: 6/33/15-6ਐਚਜੀ1/598574/1 ਮਿਤੀ 30.09.2015, ਜਿਹੜਾ ਕਿ ਪੰਜਾਬ ਸਰਕਾਰ ਦੇ ਅਸਧਾਰਣ ਗਜ਼ਟ ਵਿਚ ਮਿਤੀ 30.09.2015 ਨੂੰ ਪ੍ਰਕਾਸ਼ਿਤ ਹੋਇਆ ਸੀ, ਜੋ ਕਿ ਭੌ ਪ੍ਰਾਪਤੀ ਐਕਟ (The Right to Fair Compensation and Transparency in Land Acquisition Rehabilitation and Resettlement Act.2013), ਦੇ ਆਰਡੀਨੈਂਸ 2015 (4) ਆਫ 2015 ਜਿਸ ਰਾਹੀਂ ਨਵਾਂ ਸੈਕਸ਼ਨ 10(ਏ) ਮੁੱਖ ਐਕਟ ਵਿਚ ਕਵਰ ਹੁੰਦਾ ਸੀ, ਦੀ ਅਧੀਨ ਧਾਰਾ 11 ਤਹਿਤ ਪਿੰਡ ਸਨੌਲੀ ਦਾ ਕੁੱਲ ਰਕਬਾ 4.5313 ਏਕੜ ਭੌ ਪ੍ਰਾਪਤ ਕਰਨ ਦੇ ਉਦੇਸ਼ ਨਾਲ ਅਧਿਸੂਚਿਤ ਕਰਵਾਇਆ ਗਿਆ ਸੀ। ਇਹ ਨੋਟੀਫਿਕੇਸ਼ਨ ਪੰਜਾਬੀ ਭਾਸ਼ਾ ਦੇ ਅਖਬਾਰ "ਰੋਜ਼ਾਨਾ ਅਜੀਤ" ਵਿਚ ਮਿਤੀ 22.12.2015 ਨੂੰ ਅਤੇ ਅੰਗਰੇਜ਼ੀ ਭਾਸ਼ਾ ਦੇ ਅਖਬਾਰ "ਹਿੰਦੁਸਤਾਨ ਟਾਈਮਜ਼" ਵਿਚ ਮਿਤੀ 22.12.2015 ਨੂੰ ਛਪਵਾਇਆ ਗਿਆ ਸੀ। ਇਸ ਬਾਰੇ ਹਲਕਾ ਪਟਵਾਰੀ ਪਿੰਡ ਸਨੌਲੀ ਦੇ ਰਪਟ ਰੋਜ਼ਨਾਮਚੇ ਵਿਚ ਰਪਟ ਨੰ: 257 ਮਿਤੀ 30.09.2015 ਨੂੰ ਦਰਜ ਕਰਵਾਈ ਗਈ। ਇਸ ਨੋਟੀਫਿਕੇਸ਼ਨ ਨੂੰ ਗਮਾਡਾ ਦੇ ਵੈੱਬਸਾਇਟ ਤੇ ਮਿਤੀ: 17.12.2015 ਨੂੰ ਅੱਪਲੋਡ ਕੀਤਾ ਗਿਆ ਸੀ। ਇਸ ਜਾਰੀ ਹੋਈ 11 ਦੇ ਨੋਟੀਫਿਕੇਸ਼ਨ ਵਿਰੁੱਧ ਕੋਈ ਇਤਰਾਜ਼ ਪ੍ਰਾਪਤ ਨਹੀਂ ਹੋਇਆ। ਇਸ ਸਕੀਮ ਦੀ ਰੀਹੈਬਲੀਟੇਸ਼ਨ ਅਤੇ ਰੀਸੈਟਲਮੈਂਟ ਤਿਆਰ ਕਰਨ ਲਈ ਰਿਪੋਰਟ ਐਸ.ਡੀ.ਐਮ.-ਕਮ ਐਡਮਿਨਿਸਟਰੇਟਰ ਡੇਰਾਬੱਸੀ ਵੱਲੋਂ ਪਿੰਡ ਸਨੌਲੀ ਵਿਚ ਜਾ ਕੇ ਸੁਣਵਾਈ ਕੀਤੀ ਅਤੇ ਆਪਣੀ ਰਿਪੋਰਟ ਮਿਤੀ 11.07.2016 ਨੂੰ ਦਫਤਰ ਭੌ ਪ੍ਰਾਪਤੀ ਵਿਖੇ ਪੇਸ਼ ਕੀਤੀ। ਇਸ ਆਰ ਐਂਡ ਆਰ ਰਿਪੋਰਟ ਦੀ ਪ੍ਰਵਾਨਗੀ ਕਮਿਸ਼ਨਰ ਰੂਪਨਗਰ ਜੀ ਵੱਲੋਂ ਮਿਤੀ 26.10.2016 ਨੂੰ ਪ੍ਰਵਾਨ ਕੀਤੀ।

ਪੰਜਾਬ ਸਰਕਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ The Right to Fair Compensation and Transparency in Land Acquisition, Rehabilitation and Resettlement Act, 2013 ਦੀ ਧਾਰਾ 19 ਅਧੀਨ ਨੋਟੀਫਿਕੇਸ਼ਨ ਜੋ ਕਿ ਪੰਜਾਬ ਸਰਕਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਜੀ ਦੀ ਨੋਟੀਫਿਕੇਸ਼ਨ ਨੰ: 6/33/2015-6HG1/887468/1 ਮਿਤੀ 06.12.2016 ਨੂੰ ਪ੍ਰਵਾਨ ਕੀਤਾ। ਜਿਹੜਾ ਕਿ ਪੰਜਾਬ ਸਰਕਾਰ ਦੇ ਅਸਧਾਰਣ ਗਜ਼ਟ ਵਿੱਚ ਮਿਤੀ 06.12.2016 ਨੂੰ ਪ੍ਰਕਾਸ਼ਿਤ ਹੋਇਆ ਸੀ, ਜੋ ਕਿ ਪੰਜਾਬੀ ਭਾਸ਼ਾ ਦੇ ਅਖਬਾਰ "ਰੋਜ਼ਾਨਾ ਅਜੀਤ" ਵਿੱਚ ਮਿਤੀ 11.12.2016 ਨੂੰ ਅਤੇ ਅੰਗਰੇਜ਼ੀ ਭਾਸ਼ਾ ਦੇ ਅਖਬਾਰ "ਹਿੰਦੁਸਤਾਨ ਟਾਈਮਜ਼" ਵਿੱਚ ਮਿਤੀ 11.12.2016 ਨੂੰ ਛਪਵਾਇਆ ਗਿਆ ਸੀ ਅਤੇ ਮਿਤੀ: 06.12.2016 ਨੂੰ ਗਮਾਡਾ ਦੀ ਵੈੱਬਸਾਇਟ ਤੇ ਅਪਲੋਡ ਕੀਤਾ ਗਿਆ ਸੀ। ਪਿੰਡ ਸਨੌਲੀ ਦੀ ਰਪਟ ਹਲਕਾ ਪਟਵਾਰੀ ਦੇ ਰੋਜ਼ਨਾਮਚੇ ਵਿਚ ਰਪਟ ਨੰ: 194 ਮਿਤੀ 19.12.2016 ਨੂੰ ਦਰਜ ਕਰਵਾਈ ਗਈ। ਇਸ ਨੋਟੀਫਿਕੇਸ਼ਨ ਅਧੀਨ ਧਾਰਾ 19 ਤਹਿਤ ਐਕੂਆਇਰ ਕੀਤਾ ਪਿੰਡਵਾਰ ਰਕਬਾ ਸਨੌਲੀ 21 ਬਿੱਘੇ 15 ਬਿਸਵੇ (4.5313 ਏਕੜ) ਹੈ। ਇਸ ਤਰ੍ਹਾਂ ਇਸ ਅਵਾਰਡ ਤਹਿਤ ਕੁੱਲ ਰਕਬਾ 4.5313 ਏਕੜ ਹੀ ਹੈ।

ਭੌ ਦੀ ਕਿਸਮ ਦਾ ਇੰਦਰਾਜ:-

ਫੀਲਡ ਸਟਾਫ ਦੀ ਰਿਪੋਰਟ ਅਨੁਸਾਰ ਪਿੰਡ ਸਨੌਲੀ ਦੀ ਜਮਾਬੰਦੀ ਸਾਲ 2016 ਦੀ ਹੈ। ਭੌ ਪ੍ਰਾਪਤੀ ਵਿੱਚ ਪੈਂਦਾ ਪਿੰਡ ਸਨੌਲੀ ਦੀ ਪ੍ਰਾਪਤ ਕੀਤੀ ਜਾ ਰਹੀ "ਚਾਹੀ" ਕਿਸਮ ਦੀ ਹੈ। ਜਿਸ ਦੀ ਕੀਮਤ ਉਸ ਕਿਸਮ ਅਨੁਸਾਰ ਦਿੱਤੀ ਜਾ ਰਹੀ ਹੈ। ਇਸ ਭੌ ਪ੍ਰਾਪਤੀ ਵਿਚ ਪੈਂਦੇ ਸਾਰੇ ਕਿਸਮ ਦੇ ਸਟਰੱਕਚਰਾਂ/ਦਰੱਖਤਾਂ ਆਦਿ ਦੀ ਸਰਵੇ ਰਿਪੋਰਟ

ਪੰਜਾਬ ਸਰਕਾਰ ਦੇ ਸਬੰਧਤ ਟੈਕਨੀਕਲ ਵਿਭਾਗਾਂ ਨੂੰ ਅਸੈਸਮੈਂਟ ਕਰਨ ਲਈ ਭੇਜ ਦਿੱਤੀ ਗਈ ਹੈ। ਅਸੈਸਮੈਂਟ ਰਿਪੋਰਟ ਪ੍ਰਾਪਤ ਹੋਣ ਤੇ ਐਕਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

**ਬਜ਼ਾਰੀ ਭਾਅ:-**

The Right to Fair Compensation and Transparency in Land Acquisition, Rehabilitation and Resettlement Act, 2013 ਦੀ ਧਾਰਾ 24(I) ਤਹਿਤ ਹੇਠ ਦਰਸਾਏ ਉਪਬੰਧ ਹਨ:

**Section 24(I)** notwithstanding anything contained in this Act, in any case of land acquisition proceedings initiated under the Land Acquisition Act, 1894-

- (a): Where no award under section 11 of the said Land Acquisition Act has been made, then, all provisions of this Act relating to the determination of compensation shall apply.

ਇਸ ਭੇਂ ਪ੍ਰਾਪਤੀ ਦੀ ਧਾਰਾ 11 ਦੀ ਨੋਟੀਫਿਕੇਸ਼ਨ ਮਿਤੀ: 30.09.2015 ਨੂੰ ਜਾਰੀ ਹੋਈ ਸੀ, ਜੋ ਕਿ ਪੰਜਾਬ ਸਰਕਾਰ ਦੇ ਗਜ਼ਟ, (ਅਸਧਾਰਣ) ਵਿੱਚ ਮਿਤੀ 30.09.2015 ਨੂੰ ਪ੍ਰਕਾਸ਼ਿਤ ਹੋਈ ਸੀ। ਹਲਕਾ ਪਟਵਾਰੀ ਪਿੰਡ ਸਨੌਲੀ ਦੇ ਰੋਜਨਾਮਚੇ ਵਿੱਚ ਮਿਤੀ 30.09.2015 ਨੂੰ ਦਰਜ ਕਰਵਾਈ ਗਈ। ਇਹ ਨੋਟੀਫਿਕੇਸ਼ਨ ਅਖਬਾਰ ਵਿਚ ਮਿਤੀ: 22.12.2015 ਨੂੰ ਪ੍ਰਕਾਸ਼ਿਤ ਹੋਈ ਹੈ। ਇਸ ਲਈ ਬਜ਼ਾਰੀ ਭਾਅ ਨਿਸ਼ਚਿਤ ਕਰਨ ਦੀ ਮਿਤੀ 22.12.2015 ਮਿੱਥੀ ਗਈ ਹੈ।

ਭੇਂ ਪ੍ਰਾਪਤੀ ਕੂਲੈਕਟਰ, ਸ਼ਹਿਰੀ ਵਿਕਾਸ ਵਿਭਾਗ, ਐਸ.ਏ.ਐਸ. ਨਗਰ ਨੂੰ ਪ੍ਰਾਪਤੀ ਵਿਭਾਗ ਹੋਣ ਦੇ ਨਾਤੇ *the Right to Fair Compensation and Transparency in Land Acquisition, Rehabilitation and Resettlement Act, 2013* ਦੀ ਧਾਰਾ 21 ਤਹਿਤ ਇਸ ਦਫਤਰ ਵੱਲੋਂ ਭੇਂ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਸੀ ਕਿ ਉਹ ਭੇਂ ਦੀ ਮਿਣਤੀ ਅਤੇ ਕੀਮਤ ਆਦਿ ਬਾਰੇ ਜੇਕਰ ਕੁੱਝ ਕਹਿਣਾ ਚਾਹੁੰਦੇ ਹੋਣ ਤਾਂ ਮਿਤੀ 13.09.2017 ਨੂੰ ਭੇਂ ਪ੍ਰਾਪਤੀ ਕੂਲੈਕਟਰ, ਸ਼ਹਿਰੀ ਵਿਕਾਸ ਵਿਭਾਗ, ਐਸ.ਏ.ਐਸ. ਨਗਰ ਦੇ ਦਫਤਰ ਵਿਖੇ ਹਾਜ਼ਰ ਹੋਣ। ਇਸ ਨੋਟਿਸ ਦੀ ਤਾਮੀਲ ਹੋਣ ਉਪਰੰਤ 4 ਭੇਂ ਮਾਲਕ ਹਾਜ਼ਰ ਹੋਏ ਸਨ। ਸੁਣਵਾਈ ਦੌਰਾਨ ਭੇਂ ਮਾਲਕਾਂ ਨੇ ਲਿਖਤੀ ਅਤੇ ਮੌਖਿਕ ਵਿਚਾਰ ਸਾਂਝੇ ਕੀਤੇ। ਭੇਂ ਮਾਲਕਾਂ ਦੇ ਕਲੇਮ ਸੁਣਨ ਉਪਰੰਤ ਭੇਂ ਮਾਲਕਾਂ ਨੂੰ *The Right to Fair Compensation and Transparency in Land Acquisition, Rehabilitation and Resettlement Act, 2013* ਦੇ ਤਹਿਤ ਧਾਰਾ 26 ਅਨੁਸਾਰ ਮੁਆਵਜ਼ਾ ਨਿਰਧਾਰਤ ਕੀਤਾ ਗਿਆ ਹੈ।

**ਇਤਰਾਜ਼ਹੀਨਤਾ ਸਰਟੀਫਿਕੇਟ:-**

ਭੇਂ ਪ੍ਰਾਪਤੀ ਐਕਟ 1894 ਵਿੱਚ ਇਤਰਾਜ਼ਹੀਨਤਾ ਸਰਟੀਫਿਕੇਟ ਜੋ ਸਟੈਂਡਿੰਗ ਆਰਡਰ 28 ਅਨੁਸਾਰ ਲਿਆ ਜਾਂਦਾ ਸੀ ਹੁਣ *the Right to Fair Compensation and Transparency in Land Acquisition, Rehabilitation and Resettlement Act, 2013* ਵਿੱਚ ਇਹ ਉਪਬੰਧ ਖਤਮ ਕਰ ਦਿੱਤੇ ਗਏ ਹਨ, ਇਸ ਲਈ ਇਸ ਇਤਰਾਜ਼ਹੀਨਤਾ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਰਹੀ ਹੈ।

**ਮਾਰਕੀਟ ਰੇਟ ਅਨੁਸਾਰ ਮੁਆਵਜ਼ਾ:-**

ਭੇਂ ਪ੍ਰਾਪਤੀ ਸਬੰਧੀ *the Right to Fair Compensation and Transparency in Land Acquisition, Rehabilitation and Resettlement Act, 2013* ਦੀ ਧਾਰਾ 26 ਤਹਿਤ ਮਾਰਕੀਟ ਰੇਟ ਨਿਰਧਾਰਤ ਕਰਨ ਦੀ ਵਿਧੀ ਹੇਠ ਅਨੁਸਾਰ ਦਰਸਾਈ ਗਈ ਹੈ:

**Section- 26 (1):** The Collector shall adopt the following criteria in assessing and determining the market value of the land, namely:

- (a) the market value, if any, specified in the Indian Stamp Act, 1899 for the registration of sale deeds or agreements to sell, as the case may be, in the area, where the land is situated; or
- (b) the average sale price for similar type of land situated in the nearest village or nearest vicinity area; or
- (c) consented amount of compensation as agreed upon under sub-section (2) of section 2 in case of acquisition of lands for private companies or for public private partnership projects,

**Whichever is higher:**

Provided that the date for determination of market value shall be the date on which the notification has been issued under section 11.

*Explanation 1 – The average sale price referred to in clause (b) shall be determined taking into account the sale deeds or the agreements to sell registered for similar type of area in the near village or near vicinity area during immediately preceding three years of the year in which such acquisition of land is proposed to be made.*

*Explanation 2 – For determining the average sale price referred to in Explanation 1, one-half of the total number of sale deeds or the agreements to sell in which the highest sale price has been mentioned shall be taken into account.*

*Explanation 3 – While determining the market value under this section and the average sale price referred to in Explanation 1 or Explanation 2, any price paid as compensation for land acquired under the provisions of this Act on an earlier occasion in the district shall not be taken into consideration.*

*Explanation 4 – While determining the market value under this section and the average sale price referred to in Explanation 1 or Explanation 2, any price paid, which in the opinion of the Collector is not indicative of actual prevailing market value may be discounted for the purposes of calculating market value.*

ਉਕਤ ਧਾਰਾ 26(1)(a) ਅਨੁਸਾਰ ਇੰਡੀਅਨ ਸਟੈਂਪ ਐਕਟ, 1899 ਤਹਿਤ ਇਸ ਅਵਾਰਡ ਵਿੱਚ ਪੈਂਦੇ ਪਿੰਡ ਸਨੌਲੀ ਦੇ ਰੇਟ ਇਸ ਤਰ੍ਹਾਂ ਹਨ:-

CIRCLE RATE FOR THE YEAR 2015-16 (FIG IN RS.)			
Sr. No.	Name of Village	Circle Rate for Chahi as Mentioned in Circle Rate (Per Acre)	Circle Rate for Gair Mumkin Land (Barani) (Per Acre)
1	Sanauli	5500000	5500000

ਇਸ ਐਕਟ ਦੇ ਸੈਕਸ਼ਨ 26(1)(b) ਅਨੁਸਾਰ ਇਹਨਾਂ ਪਿੰਡਾਂ ਵਿੱਚ ਅਤੇ ਨਾਲ ਲਗਦੇ ਪਿੰਡਾਂ ਵਿੱਚ ਹੋਈਆਂ ਰਜਿਸਟਰੀਆਂ ਦੀ ਔਸਤਨ ਰੇਟ ਦੀ ਵੀ ਕੈਲਕੁਲੇਸ਼ਨਾਂ ਕੀਤੀਆਂ ਹਨ ਜੋ ਕਿ ਇਸ ਤਰ੍ਹਾਂ ਆਈਆਂ ਹਨ:-

SURROUNDING VILLAGE OF SANAULI (30.09.2012 TO 30.09.2015)			
S. no	Village	Chahi Per Acre	Gair Mumkin
1	Sanauli	5963561	-
2	Kishanpura	15380928	-
3	Gajipur	44000000	
4	Nagla	8579368	-
5	Mubarkpur	14711620	-
6	Kakrali	2219133	-
7	Peermuchaila	0	-
8	Beed Peermuchaila	0	-

\* **Higher half of the total number of sale deed in last three years in vicinity**

It is decided to consider average registry rate of 50% higher sale deed of the village as rate of land for the compliance of the sub-section 26(1) (b).

Sr. No.	Name of Village	Chahi Land (Per Acre)		Gair Mumkin Land (Per Acre)	
		Circle Rate	Average Registry of 50% higher sale deed	Circle Rate	Average Registry of 50% higher sale deed
1	Sanauli	5500000	5963561	5500000	13815366

Therefore, following rates shall be considered as market rate:-

Market Rate adopted for Award		
Sr. No.	Name of Village	Market Rate for Chahi Land (Per Acre)
1	Sanauli	5963561

*The Right to Fair Compensation and Transparency in Land Acquisition, Rehabilitation and Resettlement Act, 2013* ਦੀ ਧਾਰਾ 26(2) ਅਨੁਸਾਰ ਗੁਣਾਂਕ ਦੇ ਫੈਕਟਰ ਨੂੰ ਮੁੱਖ ਰੱਖਦੇ ਹੋਏ ਜੋ ਰਕਬਾ ਇਸ ਭੌ ਪ੍ਰਾਪਤੀ ਅਧੀਨ ਆਉਂਦਾ ਹੈ, ਦਾ ਗੁਣਾਂਕ ਫੈਕਟਰ 0 ਤੋਂ 10 ਕਿਲੋਮੀਟਰ ਦੇ ਘੇਰੇ ਵਿੱਚ ਆਉਂਦਾ ਹੈ, ਇਸ ਲਈ ਇਸ ਦਾ ਗੁਣਾਂਕ ਵੀ ਇੱਕ ਹੀ ਲੱਗੇਗਾ।

- ੳ) ਗ੍ਰਾਮ ਪੰਚਾਇਤ ਦੀ ਜ਼ਮੀਨ ਦਾ ਮੁਆਵਜ਼ਾ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ।
- ਅ) ਹਰੇਕ ਭੌ ਮਾਲਕ ਜਿਸ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਉਹ ਪੰਜਾਬ ਵਿੱਚ ਜਿੱਥੇ ਕਿਤੇ ਵੀ ਜ਼ਮੀਨ ਖਰੀਦਣਾ ਚਾਹੇਗਾ ਉਥੇ ਉਹ ਪਹਿਲ ਦੇ ਅਧਾਰ ਤੇ ਇੱਕ ਬਿਜਲੀ ਦੇ ਕੁਨੈਕਸ਼ਨ ਦਾ ਹੱਕਦਾਰ ਹੋਵੇਗਾ। ਇਹ ਕੁਨੈਕਸ਼ਨ ਪ੍ਰਤੀ ਮਾਲਕ ਇੱਕ ਕੁਨੈਕਸ਼ਨ ਦੇ ਅਧਾਰ ਤੇ ਦਿੱਤਾ ਜਾਵੇਗਾ ਭਾਵੇਂ ਵੱਖ-ਵੱਖ ਪ੍ਰੋਜੈਕਟਾਂ ਵਿੱਚ ਉਸ ਦੇ ਕਿੰਨੇ ਵੀ ਜ਼ਮੀਨ ਦੇ ਟੁਕੜੇ ਐਕੁਆਇਰ ਕੀਤੇ ਗਏ ਹੋਣ।

ੲ) ਜੇ ਕੋਈ ਭੌ ਮਾਲਕ ਦਿੱਤੇ ਜਾਣ ਵਾਲੇ ਮੁਆਵਜ਼ੇ ਨਾਲ ਕਿਤੇ ਹੋਰ ਜ਼ਮੀਨ ਪੰਜਾਬ ਵਿੱਚ ਖਰੀਦ ਕਰਦਾ ਹੈ ਤਾਂ ਉਸ ਤੋਂ ਸਟੈਪ ਡਿਊਟੀ ਅਤੇ ਰਜਿਸਟਰੇਸ਼ਨ ਚਾਰਜਜ਼ ਨਹੀਂ ਲਏ ਜਾਣਗੇ। ਇਹ ਛੋਟ ਮੁਆਵਜ਼ੇ ਦੀ ਅਦਾਇਗੀ ਤੋਂ 2 ਸਾਲ ਤੱਕ ਵੈਲਿਡ ਹੋਵੇਗੀ ਅਤੇ ਦਿੱਤੇ ਗਏ ਮੁਆਵਜ਼ੇ ਦੀ ਰਾਸ਼ੀ ਤੱਕ ਸੀਮਤ ਹੋਵੇਗੀ।

**ਸਟੱਕਚਰ :-**

ਇਸ ਪ੍ਰਾਪਤ ਕੀਤੇ ਜਾ ਰਹੇ ਰਕਬੇ ਵਿਚ ਫਲਦਾਰ ਦਰੱਖਤ, ਗੈਰ-ਫਲਦਾਰ ਦਰੱਖਤ ਅਤੇ ਮਕਾਨ/ਕਮਰੇ ਆਦਿ ਆਉਂਦੇ ਹਨ, ਉਨ੍ਹਾਂ ਦੀ ਸਰਵੇ ਰਿਪੋਰਟ ਤਿਆਰ ਕਰਵਾ ਕੇ ਸਬੰਧਤ ਟੈਕਨੀਕਲ ਵਿਭਾਗਾਂ ਨੂੰ ਅਸੈਸਮੈਂਟ ਕਰਨ ਲਈ ਲਿਖਿਆ ਹੋਇਆ ਹੈ, ਜਿਨ੍ਹਾਂ ਦੀ ਕੀਮਤ ਨਿਰਧਾਰਤ ਹੋਣ ਉਪਰੰਤ ਭੌ ਮਾਲਕਾਂ ਨੂੰ The Right to Fair Compensation and Transparency in Land Acquisition, Rehabilitation and Resettlement Act, 2013 ਦੀਆਂ ਧਾਰਾਵਾਂ ਤਹਿਤ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

**ਫਸਲਾਂ:-**

ਸੌਣੀ ਸੀਜ਼ਨ ਸਾਲ 2017-2018 ਵਿੱਚ ਬੀਜੀਆਂ ਫਸਲਾਂ ਭੌ ਮਾਲਕ ਕੱਟ ਸਕਦੇ ਹਨ। ਇਨ੍ਹਾਂ ਫਸਲਾਂ ਦਾ ਮੁਆਵਜ਼ਾ ਭੌ ਮਾਲਕਾਂ ਨੂੰ ਨਹੀਂ ਦਿੱਤਾ ਜਾਵੇਗਾ।

**ਮੁਆਵਜ਼ੇ ਦੀ ਵੰਡ ਸਬੰਧੀ ਵਿੱਧੀ:-**

ਭੌ ਮਾਲਕਾਂ ਨੂੰ ਜਮਾਂਬੰਦੀ ਵਿੱਚ ਹੋਏ ਇੰਦਰਾਜ ਅਨੁਸਾਰ ਅਤੇ ਤਸਦੀਕ ਕੀਤੇ ਹੋਏ ਇੰਤਕਾਲ-ਬ-ਫਰਦਬਦਰਾਤ ਆਦਿ ਦਾ ਅਮਲ ਕਰਕੇ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਵੇਗੀ ਅਤੇ ਵੱਖ-ਵੱਖ ਹਿੱਸੇਦਾਰਾਂ ਦੀ ਉਨ੍ਹਾਂ ਦੇ ਹਿੱਸੇ ਮੁਤਾਬਿਕ ਬਣਦੀ ਅਦਾਇਗੀ ਦੀ ਵੰਡ ਕਰ ਦਿੱਤੀ ਜਾਵੇਗੀ। ਇਸ ਮੁਆਵਜ਼ੇ ਦੀ ਰਕਮ ਉੱਤੇ ਜੇਕਰ ਕੋਈ ਗਹਿਣੇ ਕੀਤੀ ਭੌ ਜਾਂ ਆਡ-ਰਹਿਣ ਹੋਵੇ ਤਾਂ ਮੁਰਤਹਿਨ ਨੂੰ ਅਦਾਇਗੀ ਭੌ ਮਾਲਕ ਦੇ ਬਣਦੇ ਹਿੱਸੇ ਵਿੱਚੋਂ ਕੱਟ ਕੇ ਪਹਿਲ ਦੇ ਆਧਾਰ ਤੇ ਦਿੱਤੀ ਜਾਵੇਗੀ। ਜੇਕਰ ਅਦਾਇਗੀ ਕਰਨ ਉਪਰੰਤ ਕੋਈ ਬਣਦੇ ਮੁਆਵਜ਼ੇ ਵਿੱਚੋਂ ਭੌ ਮਾਲਕ ਦਾ ਬਾਕੀ ਹਿੱਸਾ ਬੱਚਦਾ ਹੈ ਤਾਂ ਉਸ ਨੂੰ ਦੇ ਦਿੱਤਾ ਜਾਵੇਗਾ। ਜੇਕਰ ਮੁਆਵਜ਼ੇ ਸਬੰਧੀ ਕੋਈ ਝਗੜਾ ਹੋਵੇ ਤਾਂ ਇਸ ਨੂੰ ਨਿਪਟਾਉਣ ਲਈ ਸਬੰਧਤ ਅਥਾਰਟੀ ਨੂੰ ਨਵੇਂ ਭੌ ਪ੍ਰਾਪਤੀ ਐਕਟ 2013 ਦੀ ਧਾਰਾ 76 ਤਹਿਤ ਕੇਸ ਭੇਜਿਆ ਜਾਵੇਗਾ ਜਾਂ ਜਦੋਂ ਤੱਕ ਭੌ ਮਾਲਕਾਂ ਦਾ ਆਪਸੀ ਝਗੜੇ ਦਾ ਨਿਰਣਾ ਨਹੀਂ ਹੋ ਜਾਂਦਾ ਤੱਕ ਇਹ ਰਕਮ ਅਥਾਰਟੀ ਪਾਸ ਜਮਾਂ ਰਹੇਗੀ। ਇਸ ਤੋਂ ਇਲਾਵਾ ਹੋਰ ਕੋਈ ਵੀ ਅਣਵੰਡੀ ਰਕਮ ਭੌ ਪ੍ਰਾਪਤੀ ਐਕਟ 2013 ਦੀ ਧਾਰਾ 77(2) ਅਨੁਸਾਰ ਰੈਫਰੈਂਸ ਕੋਰਟ ਪਾਸ ਜਮ੍ਹਾ ਕਰਵਾ ਦਿੱਤੀ ਜਾਵੇਗੀ ਅਤੇ ਇਸ ਉੱਤੇ ਕੋਈ ਵਿਆਜ਼ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ।

**ਡਰਾਫਟ ਅਵਾਰਡ ਦੀ ਪ੍ਰਵਾਨਗੀ:-**

ਇਸ ਭੌ ਦਾ ਡਰਾਫਟ ਅਵਾਰਡ ਸਕੱਤਰ ਪੰਜਾਬ ਸਰਕਾਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਚੰਡੀਗੜ੍ਹ ਜੀ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ ਜਿਸ ਦੀ ਪ੍ਰਵਾਨਗੀ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਯਾਦ ਮੀਮੋ ਨੰ: 6/33/2015-6ਮਉ1/1200976/1 ਮਿਤੀ 03.04.2018 ਰਾਹੀਂ ਪ੍ਰਾਪਤ ਹੋ ਗਈ ਹੈ।

**ਜ਼ਰੂਰੀ ਭੌ ਪ੍ਰਾਪਤੀ ਲਾਭ**

ਭੌ ਮਾਲਕਾਂ ਨੂੰ ਭੌ ਦੇ ਰੇਟ ਅਤੇ ਲਾਭ ਭੂਮੀ ਗ੍ਰਹਿਣ ਵਿੱਚ ਸਹੀ ਮੁਆਵਜ਼ੇ ਅਤੇ ਪਾਰਦਰਸ਼ਤਾ ਅਤੇ ਮੁੜਵਸੋਧੇ ਅਤੇ ਮੁੜਸਥਾਪਤੀ ਦਾ ਅਧਿਕਾਰ ਕਾਨੂੰਨ 2013 ਤਹਿਤ ਬਣਦੀ ਕੈਲਕੁਲੇਸ਼ਨ ਤਹਿਤ ਦਿੱਤਾ ਜਾਵੇਗਾ।

ਇਸ ਭੌਂ ਦਾ ਮੁਆਵਜ਼ਾ ਹੇਠ ਲਿਖੇ ਅਨੁਸਾਰ ਬਣਦਾ ਹੈ:-

ਪਿੰਡ ਦਾ ਨਾਂ	ਕੁੱਲ ਰਕਬਾ (ਏਕੜਾਂ ਵਿੱਚ)	ਮੁਆਵਜ਼ਾ ਪ੍ਰਤੀ ਏਕੜ ਦੇ ਹਿਸਾਬ ਨਾਲ)	100% ਸੁਲੇਸ਼ੀਅਮ	12% ਏ.ਪੀ. ਦੀ ਰਕਮ (ਮਿਤੀ 22.12.2015 ਤੋਂ 31.12.2017 ਤੱਕ (740 ਦਿਨ)	ਕੁੱਲ ਜੋੜ (ਪ੍ਰਤੀ ਏਕੜ ਮੁਆਵਜ਼ਾ 3+4+5)	ਕੁੱਲ ਮੁਆਵਜ਼ਾ (2*6)
1	2	3	4	5	6	7
ਸਨੌਲੀ	21 ਬਿੱਘੇ 15 ਬਿਸਵੇ (4.5313 ਏਕੜ),	59,63,561	59,63,561	14,50,861	1,33,77,983	6,06,19,654

The Right to Fair Compensation and Transparency in Land Acquisition, Rehabilitation and Resettlement Act, 2013 ਦੀ ਧਾਰਾ 31 ਤਹਿਤ ਭੌਂ ਦੇ ਮੁਆਵਜ਼ੇ ਤੋਂ ਇਲਾਵਾ ਮੁੜ ਵਸੇਵਾਂ ਅਤੇ ਮੁੜਸਥਾਪਤੀ ਦਾ ਅਵਾਰਡ ਵੀ ਨਾਲ ਸੁਣਾਇਆ ਜਾਣਾ ਹੈ। ਜਿਵੇਂ ਕਿ ਕਮਿਸ਼ਨਰ, ਰੂਪਨਗਰ ਜੀ ਵੱਲੋਂ ਇਸ ਪ੍ਰੋਜੈਕਟ ਦੀ ਲੋਕ ਭਲਾਈ ਦਾ ਮੰਤਵ ਮੁੜਵਸੇਵਾ ਅਤੇ ਮੁੜਸਥਾਪਨਾ ਸਕੀਮ ਦੀ ਰੂਪ ਰੇਖਾ ਤਿਆਰ ਕੀਤੀ ਹੈ, ਜਿਸ ਅਨੁਸਾਰ ਭੌਂ ਮਾਲਕਾਂ ਨੂੰ ਸਲਾਨਾ ਰੋਜਗਾਰ ਸਬੰਧੀ ਤਰਜੀਹ ਤੋਂ ਇਲਾਵਾ ਇੱਕ ਸਮੇਂ ਲਈ ਪੂਨਰ ਵਸੇਵਾਂ ਭੱਤਾ ਵੀ ਦਿੱਤਾ ਜਾਵੇਗਾ ਜੋ ਕਿ 44,00,000 ਰੁਪਏ ਵੀ ਦਿੱਤਾ ਜਾਂਦਾ ਹੈ। ਇਹ ਰਕਮ ਉਹਨਾਂ ਭੌਂ ਮਾਲਕਾਂ ਨੂੰ ਦਿੱਤੀ ਜਾਵੇਗੀ ਜੋ ਇਸ The Right to Fair Compensation and Transparency in Land Acquisition, Rehabilitation and Resettlement Act, 2013 ਦੀ ਧਾਰਾ 31 ਤਹਿਤ ਕਵਰ ਹੋਣਗੇ। ਇਸ ਬਾਰੇ ਡਿਟੇਲ ਪਹਿਲਾਂ ਹੀ ਧਾਰਾ 19 ਦੀ ਨੋਟੀਫਿਕੇਸ਼ਨ ਵਿੱਚ ਪੈਰਾ ਨੰਬਰ 3 ਤੇ ਸ਼ਾਮਿਲ ਹੈ, ਜੋ ਕਿ ਹੇਠ ਅਨੁਸਾਰ ਰੀਪ੍ਰੋਡਿਊਜ਼ ਕੀਤਾ ਜਾਂਦਾ ਹੈ।

“Whereas, Commissioner, Rehabilitation and Resettlement has approved the Rehabilitation and Resettlement Scheme on date: 26.10.2016 and forwarded the said report to be made available to the public & uploaded on the website of the Punjab Government on 11.11.2016 as per provisions of Section 18 of the said Act. The summary of Rehabilitation and Resettlement Scheme includes benefits such as choice of annuity at the lump sum rate of Rs 500,000 to each affected family, Resettlement Allowance of Rs 50,000 and stamp duty registration fee shall be borne by the requiring body. Besides above, the plan also contains scheme to map affected family's skill and education competency and the gap also identified to be filled by suitable training modules. Thus the affected family members will get their skill or education recapitalized so that they will get gainful employment. For this purpose Rs. 5000/- per land owner is earmarked for training for skill up gradation.”

#### ਤਾਰੀਖ ਕਬਜ਼ਾ:-


ਮੈਂ ਭੌਂ ਮਾਲਕਾਂ ਨੂੰ ਮੁਆਵਜ਼ੇ ਦੀ ਅਦਾਇਗੀ ਆਫਰ/ਟੈਂਡਰ ਕਰਦੀ ਹਾਂ ਅਤੇ ਭੌਂ ਪ੍ਰਾਪਤੀ ਐਕਟ 2013 ਦੀ ਧਾਰਾ 19 ਦੀ ਨੋਟੀਫਿਕੇਸ਼ਨ ਵਿੱਚ ਦਰਸਾਈ ਭੌਂ ਦਾ ਕਬਜ਼ਾ ਲੈਣ ਦੇ ਹੁਕਮ ਕਰਦੀ ਹਾਂ, ਜਿਸ ਉਪਰੰਤ ਭੌਂ ਮਾਲਕਾਂ ਤੋਂ ਕਬਜ਼ਾ ਲਿਆ ਜਾਂਦਾ ਹੈ। ਅੱਜ ਤੋਂ ਬਾਅਦ ਇਸ ਭੌਂ ਦੀ ਮਲਕੀਅਤ ਪੰਜਾਬ ਸਰਕਾਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਕਿਸੇ ਵੀ ਭਾਰ ਤੋਂ ਰਹਿਤ ਹੋਵੇਗੀ।

ਰਕਬਾ ਜ਼ੇਰ ਆਮਦਾ ਤੇ ਮੁਆਵਜ਼ੇ ਦੀ ਮੁਆਫੀ:-

ਪ੍ਰਾਪਤੀ ਹੇਠ ਰਕਬੇ ਦਾ ਮੁਆਵਜ਼ਾ (ਮਾਲ) ਦੀ ਮੁਆਫੀ ਹੈ। ਅੱਜ ਦੇ ਦਿਨ ਤੋਂ ਇਸ ਸਕੀਮ ਤਹਿਤ ਪਿੰਡ ਸਨੌਲੀ 21 ਬਿੱਘੇ 15 ਬਿਸਵੇ (4.5313 ਏਕੜ), ਭੂਮੀ ਉੱਤੇ ਪੰਜਾਬ ਸਰਕਾਰ ਦੀ ਬਗੈਰ ਕਿਸੇ ਭਾਰ ਤੋਂ ਮਲਕੀਅਤ ਹੋਵੇਗੀ।

ਅੱਜ ਮਿਤੀ: 12.04.2018 ਨੂੰ 11:00 ਵਜੇ ਸਵੇਰੇ ਭੌਂ ਮਾਲਕ ਸਰਪੰਚ ਨੰਬਰਦਾਰ ਅਤੇ ਮੋਹਤਬਰ ਵਿਅਕਤੀਆ ਦੀ ਹਾਜ਼ਰੀ ਵਿਚ ਨਿਮਨ ਹਸਤਾਖਰ ਦੇ ਦਫਤਰ ਵਿਚ ਇਹ ਅਵਾਰਡ ਸੁਣਾਇਆ ਗਿਆ। ਗੈਰ ਹਾਜ਼ਰ ਭੌਂ ਮਾਲਕਾਂ ਨੂੰ ਭੌਂ ਪ੍ਰਾਪਤੀ ਐਕਟ 2013 ਦੀ ਧਾਰਾ 77 ਅਧੀਨ ਨੋਟਿਸ ਜਾਰੀ ਕੀਤੇ ਜਾਣਗੇ।

ਤੱਥ ਤੇ ਅੰਕੜੇ ਚੈਕ ਕੀਤੇ ਗਏ:-

  
(ਅਗਨਿ) ਉੱਗਣ/18

ਪੀ.ਸੀ.ਐਸ.

ਭੌਂ ਪ੍ਰਾਪਤੀ ਕੂਲੈਕਟਰ  
ਸ਼ਹਿਰੀ ਵਿਕਾਸ ਵਿਭਾਗ  
ਐਸ.ਏ.ਐਸ. ਨਗਰ।